

Telephone conversation between Prime Minister and H.E. Justin Trudeau, Prime Minister of Canada

June 16, 2020

ਪ੍ਰਧਾਨ ਮੰਤਰੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਜਸਟਿਨ ਟਰੂਡੋ ਵਿਚਾਲੇ ਟੈਲੀਫੋਨ 'ਤੇ ਹੋਈ ਗੱਲਬਾਤ

16 ਜੂਨ, 2020

ਪ੍ਰਧਾਨ ਮੰਤਰੀ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ ਤੇ ਗੱਲਬਾਤ ਕੀਤੀ।

ਦੋਨਾਂ ਨੇਤਾਵਾਂ ਨੇ ਇੱਕ ਦੂਜੇ ਨੂੰ ਆਪੋ ਆਪਣੇ ਦੇਸ਼ ਵਿੱਚ COVID -19 ਮਹਾਂਮਾਰੀ ਤੋਂ ਪੈਦਾ ਹੋ ਰਹੀ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਦਿੱਤੀ ਅਤੇ ਸਿਹਤ ਸਬੰਧੀ ਅਤੇ ਆਰਥਿਕ ਸੰਕਟ ਨਾਲ ਨਜਿੱਠਣ ਲਈ ਕੌਮਾਂਤਰੀ ਭਾਈਵਾਲੀ ਦੀਆਂ ਸੰਭਾਵਨਾਵਾਂ ਬਾਰੇ ਵੀ ਗੱਲਬਾਤ ਕੀਤੀ।

ਉਨ੍ਹਾਂ ਨੇ ਇਸ ਗੱਲ ਉੱਤੇ ਸਹਿਮਤੀ ਪ੍ਰਗਟਾਈ ਕਿ ਭਾਰਤ-ਕੈਨੇਡਾ ਭਾਈਵਾਲੀ COVID ਤੋਂ ਬਾਅਦ ਦੀ ਦੁਨੀਆ ਨੂੰ ਕੌਮਾਂਤਰੀ ਸੰਵਾਦ ਵਿੱਚ ਮੁਨੱਖਵਾਦੀ ਕਦਰਾਂ ਕੀਮਤਾਂ ਨੂੰ ਅੱਗੇ ਲੈ ਜਾਣ ਸਮੇਤ ਦੁਨੀਆਂ ਨੂੰ ਚੰਗੇਰਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

ਦੋਨਾਂ ਆਗੂਆਂ ਨੇ WHO ਸਮੇਤ ਬਹੁਪੱਖੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਵੱਖ ਵੱਖ ਕੌਮਾਂਤਰੀ ਮੰਚਾਂ 'ਤੇ ਸਿਹਤ, ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਮੁੱਦਿਆਂ ਬਾਰੇ ਮਿਲਜੁਲ ਕੇ ਕੰਮ ਕਰਨ ਉੱਤੇ ਆਪਣੀ ਸਹਿਮਤੀ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਦਿਨੀਂ ਕੈਨੇਡੀਅਨ ਅਧਿਕਾਰੀਆਂ ਵੱਲੋਂ ਕੈਨੇਡਾ ਅੰਦਰ ਰਹਿੰਦੇ ਭਾਰਤੀਆਂ ਨੂੰ ਦਿੱਤੀ ਗਈ ਮਦਦ ਅਤੇ ਉਨ੍ਹਾਂ ਦੀ ਭਾਰਤ ਵਾਪਸੀ ਨੂੰ ਸੁਖਾਲਾ ਬਣਾਉਣ ਦੀ ਦਿਲੋਂ ਸ਼ਲਾਘਾ ਕੀਤੀ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਟਰੂਡੋ ਨੇ ਵੀ ਭਾਰਤ ਵਿੱਚ ਰਹਿ ਰਹੇ ਕੈਨੇਡੀਅਨ ਨਾਗਰਿਕਾਂ ਦੀ ਵਾਪਸੀ ਨੂੰ ਸੁਖਾਲਾ ਬਣਾਉਣ 'ਤੇ ਖੁਸ਼ੀ ਜ਼ਾਹਰ ਕੀਤੀ।

ਦੋਨਾਂ ਆਗੂਆਂ ਨੇ ਆਉਣ ਵਾਲੇ ਦਿਨਾਂ ਵਿੱਚ ਆਪਸੀ ਸਲਾਹ ਮਸ਼ਵਰੇ ਜਾਰੀ ਰੱਖਣ ਉੱਤੇ ਸਹਿਮਤੀ ਜ਼ਾਹਰ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਸਹਿਮਤੀ ਦਿੱਤੀ ਕਿ ਲੋਕਤੰਤਰੀ ਕਦਰਾਂ ਕੀਮਤਾਂ ਵਾਲੀਆਂ ਵੱਡੀਆਂ ਅਰਥਵਿਵਸਥਾਵਾਂ ਹੋਣ ਵਜੋਂ ਭਾਰਤ ਅਤੇ ਕੈਨੇਡਾ ਦੀ ਵਿਚਾਰਾਂ ਦੇ ਪੱਧਰ 'ਤੇ ਬਹੁਤ ਸਾਰੇ ਕੌਮਾਂਤਰੀ ਮੁੱਦਿਆਂ ਬਾਰੇ ਇਕਸੁਰਤਾ ਹੈ।

ਨਵੀਂ ਦਿਲੀ

16 ਜੂਨ, 2020

DISCLAIMER: This is an approximate translation. The original is available in English on MEA's website and may be referred to as the official press release.